



ਦਫਤਰ ਜਿਲਾ ਮੈਜਿਸਟਰੇਟ, ਜਲੰਧਰ
Office of the District Magistrate
Jalandhar (Punjab)

No.
Date

Phone :0181-2224783(O)
:0181-2459664(R)
Fax :0181-2224727
Email: dc.jal@punjabmail.gov.in

ਹੁਕਮ

ਜਦੋਂ ਕਿ ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ) ਵਲੋਂ ਕੋਵੀਡ-19 ਨੂੰ ਪਹਿਲਾਂ ਹੀ ਮਹਾਂਮਾਰੀ ਘੋਸ਼ਿਤ ਕੀਤਾ ਜਾ ਚੁਕਾ ਹੈ ਅਤੇ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਵਲੋਂ ਵੀ ਕੋਵੀਡ-19 ਮਹਾਂਮਾਰੀ ਨੂੰ ਦੇਸ਼ ਲਈ ਖਤਰਾ ਮੰਨਦੇ ਹੋਏ ਪੂਰੇ ਦੇਸ਼ ਵਿੱਚ ਤਾਲਾਬੰਦੀ (ਲਾਕਡਾਊਨ) ਦਾ ਐਲਾਨ ਕੀਤਾ ਜਾ ਚੁੱਕਾ ਹੈ। ਕੋਵੀਡ-19 ਮਹਾਂਮਾਰੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ National Disaster Management Act, 2005, ਅਤੇ Epidemic Diseases Act, 1897 ਪਹਿਲਾਂ ਹੀ ਇਨਵੇਕ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਇਸ ਦਫਤਰ ਦੇ ਪੱਤਰ ਨੰ 3062-85/ਐਮ.ਸੀ-4/ਐਮ.ਏ ਮਿਤੀ 23-03-2020 ਰਾਹੀਂ ਜਿਲ੍ਹਾ ਜਲੰਧਰ ਵਿੱਚ ਕਰਫਿਊ ਲਾਗੂ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ।

ਇਸ ਦਫਤਰ ਦੇ ਪੱਤਰ ਨੰ. 8252-8265/ਐਮ.ਸੀ.4/ਐਮ.ਏ ਮਿਤੀ-11.05.2020 ਰਾਹੀਂ ਜਲੰਧਰ ਜਿਲ੍ਹੇ ਵਿੱਚ ਕੁੱਝ ਸ਼ਰਤਾਂ ਹੇਠ ਦੁਕਾਨਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਗਈ ਸੀ। ਹੁਣ ਪੰਜਾਬ ਸਰਕਾਰ ਦੇ ਪੱਤਰ ਨੰ. SS/ACSH/2020/420 ਮਿਤੀ- 14.05.2020 ਰਾਹੀਂ ਹੋਇਆ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮੈਂ, ਵਰਿੰਦਰ ਕੁਮਾਰ ਸ਼ਰਮਾ, ਆਈ.ਏ.ਐਸ, ਜਿਲ੍ਹਾ ਮੈਜਿਸਟਰੇਟ, ਜਲੰਧਰ ਸੀ.ਆਰ.ਪੀ.ਸੀ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਕਤ ਪੱਤਰ ਦੀ ਲਗਾਤਾਰਤਾ ਵਿੱਚ ਹੇਠ ਲਿਖੇ ਅਨੁਸਾਰ ਛੋਟ ਦਿੰਦਾ ਹਾਂ:-

ਇਹ ਹੁਕਮ Containment Zones ਵਿੱਚ ਲਾਗੂ ਨਹੀਂ ਹੋਵੇਗੀ। Containment Zones ਵਿੱਚ ਜੇਕਰ ਕੋਈ ਦੁਕਾਨ ਖੋਲ੍ਹੇਗਾ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

1. ਪੇਂਡੂ ਖੇਤਰਾਂ ਵਿੱਚ, Shop & Establishment Act ਤਹਿਤ ਰਜਿਸਟਰਡ ਦੁਕਾਨਾਂ ਨੂੰ ਸਵੇਰੇ 07.00 am ਤੋਂ ਸ਼ਾਮ 06.00 pm ਤੱਕ ਖੁਲ੍ਹਣ ਦੀ ਆਗਿਆ ਹੋਵੇਗੀ। ਪਰੰਤੂ ਇਹ ਸਪਸ਼ਟ ਕੀਤਾ ਜਾਂਦਾ ਹੈ ਕਿ ਪੇਂਡੂ ਖੇਤਰਾਂ ਵਿੱਚ Multi Brand ਅਤੇ Single Brand ਮਾਲ ਨੂੰ ਖੁਲ੍ਹਣ ਦੀ ਆਗਿਆ ਨਹੀਂ ਹੋਵੇਗੀ ਭਾਵ ਉਹ ਬੰਦ ਰਹਿਣਗੇ।
2. (ੳ) ਸ਼ਹਿਰੀ ਖੇਤਰ ਵਿੱਚ ਕਿਸੇ ਵੀ ਬਜਾਰ/ਮਾਰਕੀਟ ਜਾਂ ਮਾਰਕੀਟ ਕੰਪਲੈਕਸ ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂ ਹੋਵੇਗੀ। ਪਰੰਤੂ ਸ਼ਹਿਰੀ ਖੇਤਰਾਂ ਵਿੱਚ Stand alone ਦੁਕਾਨਾਂ, Neighbourhood ਦੁਕਾਨਾਂ ਅਤੇ ਰਿਹਾਇਸ਼ੀ ਕਲੋਨੀਆਂ ਅਤੇ ਗੇਟਡ ਕਲੋਨੀਆਂ ਜਾਂ ਵਿਹੜਿਆਂ ਵਿੱਚ ਇਕਲੀਆਂ-ਇਕਲੀਆਂ ਦੁਕਾਨਾਂ ਨੂੰ ਸਵੇਰੇ 07.00 am ਤੋਂ ਸ਼ਾਮ 06.00 pm ਤੱਕ ਖੁਲ੍ਹਣ ਦੀ ਆਗਿਆ ਹੋਵੇਗੀ। ਇਹ ਕੇਵਲ ਉਹ ਦੁਕਾਨਾਂ ਹੋਣਗੀਆਂ ਜਿਹੜੀਆਂ ਕਿ ਵਸਤੂਆਂ (Goods) ਵੇਚਦੀਆਂ ਹਨ। ਇਸ ਤੋਂ ਇਲਾਵਾ ਸੇਵਾ ਦੇਣ ਵਾਲੀਆਂ ਦੁਕਾਨਾਂ ਜਿਵੇਂ ਕਿ ਸੈਲੂਨ, ਵਾਲ ਕੱਟਣ ਵਾਲੀਆਂ ਦੁਕਾਨਾਂ, ਬਿਊਟੀ ਪਾਰਲਰ ਆਦਿ ਬੰਦ ਰਹਿਣਗੇ। ਇਸ ਤੋਂ ਭਾਵ ਹੈ ਕਿ ਅਗਰ ਕਿਸੇ ਦੁਕਾਨ ਦੇ ਸਜੇ-ਖੱਬੇ ਕੋਈ ਹੋਰ ਦੁਕਾਨ ਨਹੀਂ ਤਾਂ ਉਸ ਨੂੰ Stand alone ਦੁਕਾਨ ਮੰਨਿਆ ਜਾਵੇਗਾ ਅਤੇ ਉਸਨੂੰ ਖੋਲ੍ਹਣ ਦੀ ਇਜਾਜ਼ਤ ਹੋਵੇਗੀ। ਇੱਥੇ ਇਹ ਵੀ ਸਪਸ਼ਟ ਕੀਤਾ ਜਾਂਦਾ ਹੈ ਕਿ ਸ਼ਹਿਰ ਦੇ ਬਜਾਰਾਂ ਵਿੱਚ ਜਿਥੇ ਇੱਕ ਦੂਜੇ ਨਾਲ ਜੁੜੀਆਂ ਹੋਈਆਂ ਦੁਕਾਨਾਂ ਹਨ ਅਜਿਹੀਆਂ ਦੁਕਾਨਾਂ ਅਤੇ ਬਜਾਰਾਂ ਨੂੰ ਖੋਲ੍ਹਣ ਦੀ ਆਗਿਆ ਨਹੀਂ ਹੋਵੇਗੀ। ਇਸ ਤੋਂ ਇਲਾਵਾ ਸ਼ਹਿਰਾਂ ਵਿੱਚ ਕਿਸੇ ਵੀ ਮਾਲ ਅਤੇ ਮਲਟੀਪਲੈਕਸ ਨੂੰ ਖੋਲ੍ਹਣ ਦੀ ਆਗਿਆ ਨਹੀਂ ਹੋਵੇਗੀ।

(ਅ) ਉਪਰੋਕਤ ਪੈਰਾ 2(ੳ) ਤੋਂ ਇਲਾਵਾ ਸ਼ਹਿਰੀ ਖੇਤਰ ਵਿੱਚ ਹੇਠ ਲਿਖੀਆਂ ਜ਼ਰੂਰੀ ਵਸਤਾਂ (Essential Goods) ਦੀਆਂ ਦੁਕਾਨਾਂ ਸਵੇਰੇ 07.00 am ਤੋਂ ਸ਼ਾਮ 06.00 pm ਤੱਕ ਖੋਲ੍ਹਣ ਦੀ ਆਗਿਆ ਦਿੱਤੀ ਜਾਂਦੀ ਹੈ:-

- i. ਪਰਚੂਨ (Grocery) ਦੀਆਂ ਦੁਕਾਨਾਂ/ਬੁਥ/ਸਟੋਰ।
- ii. ਦੁੱਧ ਅਤੇ ਦੁੱਧ ਤੋਂ ਬਣਨ ਵਾਲੇ ਉਤਪਾਦ ਦੇ ਬੁਥ/ਦੁਕਾਨਾਂ ਅਤੇ ਡੇਅਰੀਆਂ।
- iii. ਬਿਜਲੀ ਦੇ ਪੱਖੇ, ਕੂਲਰ ਅਤੇ ਏ.ਸੀ ਦੀਆਂ ਖਰੀਦ ਫਰੇਖਤ ਅਤੇ ਰਿਪੇਅਰ ਦੀਆਂ ਦੁਕਾਨਾਂ।
- iv. ਕਿਤਾਬਾਂ ਅਤੇ ਸਟੇਸ਼ਨਰੀ ਦੀਆਂ ਦੁਕਾਨਾਂ।
- v. ਕੈਟਲ ਫੀਡ, ਖੱਲ, ਪਸ਼ੂਆਂ ਦੀ ਦਵਾਈ ਆਦਿ ਦੀਆਂ ਦੁਕਾਨਾਂ ਅਤੇ ਹਰੇ ਚਾਰੇ ਦੇ ਟਾਲ।
- vi. ਅੰਡਾ, ਪੋਲਟਰੀ ਪ੍ਰੋਡਕਟ, ਮੀਟ ਅਤੇ ਮੱਛੀ ਦੀਆਂ ਦੁਕਾਨਾਂ।
- vii. ਖਾਦ, ਬੀਜ ਅਤੇ ਕਿਸਾਨਾਂ ਦੁਆਰਾ ਪ੍ਰਯੋਗ ਕੀਤੇ ਜਾਣ ਵਾਲੇ ਕੀਟਨਾਸ਼ਕਾਂ ਦੀਆਂ ਦੁਕਾਨਾਂ।





ਦਫਤਰ ਜਿਲਾ ਮੈਜਿਸਟਰੇਟ, ਜਲੰਧਰ
Office of the District Magistrate
Jalandhar (Punjab)

No.
Date

Phone :0181-2224783(O)
:0181-2459664(R)
Fax :0181-2224727
Email: dc.jal@punjabmail.gov.in

viii. ਟ੍ਰੈਕਟਰ ਅਤੇ ਖੇਤੀਬਾੜੀ ਨਾਲ ਹੋਰ ਸਬੰਧਤ ਮਸ਼ੀਨਰੀ ਦੇ ਸਪੇਅਰ ਪਾਰਟਸ ਅਤੇ ਰਿਪੇਅਰ ਦੀਆਂ ਦੁਕਾਨਾਂ।

3. ਈ-ਕਾਮਰਸ ਕੰਪਨੀਆਂ ਨੂੰ ਸਿਰਫ ਜਰੂਰੀ ਵਸਤਾਂ (Essential Goods) ਘਰ-ਘਰ ਵੇਚਣ (Home delivery) ਦੀ ਆਗਿਆ ਹੋਵੇਗੀ।
4. ਹਰ ਦੁਕਾਨਦਾਰ ਇਹ ਯਕੀਨੀ ਬਣਾਏਗਾ ਕਿ ਦੁਕਾਨ ਦੇ ਬਾਹਰ ਚਿੱਟੇ ਰੰਗ ਦੇ ਗੋਲੇ ਬਣਾਏ ਗਏ ਹੋਣ ਤਾਂ ਜੋ ਸਮਾਜਿਕ ਦੂਰੀ (Social Distance) ਸਬੰਧੀ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਘੱਟੋ-ਘੱਟ 2 ਵਿਅਕਤੀਆਂ ਵਿਚਕਾਰ 2 ਮੀਟਰ ਦਾ ਫਾਸਲਾ ਰੱਖਿਆ ਜਾਵੇ ਤਾਂ ਜੋ ਕਰੋਨਾ ਵਾਇਰਸ ਦੀ ਬਿਮਾਰੀ ਨਾ ਫੈਲ ਸਕੇ। ਸਾਰੇ ਦੁਕਾਨਦਾਰ ਅਤੇ ਦੁਕਾਨ ਤੇ ਕੰਮ ਕਰਦੇ ਵਿਅਕਤੀਆਂ ਵਲੋਂ ਮਾਸਕ ਅਤੇ ਸੈਨੀਟਾਈਜ਼ਰ ਦਾ ਇਸਤੇਮਾਲ ਕਰਨਾ ਅਤੇ ਸਮੇਂ-ਸਮੇਂ ਤੇ ਕੋਵੀਡ-19 ਸਬੰਧੀ ਪ੍ਰਾਪਤ ਹੋਈਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਗੇ।
5. ਪਰਿਵਾਰ ਦੇ ਸਿਰਫ ਇਕ ਮੈਂਬਰ ਨੂੰ ਹੀ ਜਰੂਰੀ ਵਸਤਾਂ ਖਰੀਦਣ ਲਈ ਸਵੇਰੇ 07.00 am ਤੋਂ ਸ਼ਾਮ 06.00 pm ਤੱਕ ਘਰ ਤੋਂ ਬਾਹਰ ਪੈਦਲ ਜਾਣ ਦੀ ਆਗਿਆ ਹੋਵੇਗੀ। ਜੇਕਰ ਕੋਈ ਵਿਅਕਤੀ ਪੈਦਲ ਦੀ ਥਾਂ ਕੋਈ ਵਹੀਕਲ ਲੈਕੇ ਸਮਾਨ ਲੈਣ ਜਾਂਦਾ ਹੈ ਤਾਂ ਉਸ ਦਾ ਵਹੀਕਲ ਜਬਤ ਕਰ ਲਿਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹ ਮੈਂਬਰ ਮਾਸਕ ਪਾ ਕੇ ਹੀ ਘਰ ਤੋਂ ਬਾਹਰ ਨਿਕਲੇਗਾ ਅਤੇ ਸਮਾਜਿਕ ਦੂਰੀ ਦੀ ਪਾਲਣਾ ਨੂੰ ਯਕੀਨੀ ਬਣਾਏਗਾ।

ਦੁਬਾਰਾ ਤੋਂ ਸਪਸ਼ਟ ਕੀਤਾ ਜਾਂਦਾ ਹੈ ਕਿ ਇਨ੍ਹਾਂ ਹੁਕਮਾਂ ਦਾ Containment Zones ਵਿੱਚ ਕੋਈ ਅਸਰ ਨਹੀਂ ਪਵੇਗਾ। ਜੇਕਰ ਵਖਰੇ ਤੌਰ ਤੇ ਜਾਰੀ ਕੀਤੇ ਗਏ Containment Zones ਵਿੱਚ ਕੋਈ ਦੁਕਾਨ ਖੋਲਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।



ਜਿਲਾ ਮੈਜਿਸਟਰੇਟ,
ਜਲੰਧਰ।

ਪਿੱਠ ਅੰਕਣ ਨੰ. 8686-8700 /ਐਮ.ਸੀ.4/ਐਮ.ਏ ਮਿਤੀ- 14.05.2020

ਇਸ ਦਾ ਇਕ ਉਤਾਰਾ ਹੇਠ ਦਰਜ ਨੂੰ ਸੂਚਨਾ ਅਤੇ ਲੋੜੀਂਦੀ ਕਾਰਵਾਈ ਹਿੱਤ ਭੇਜਿਆ ਜਾਂਦਾ ਹੈ-

1. ਮੁੱਖ ਸਕੱਤਰ, ਪੰਜਾਬ ਸਰਕਾਰ, ਚੰਡੀਗੜ੍ਹ
2. ਪ੍ਰਮੁੱਖ ਸਕੱਤਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਚੰਡੀਗੜ੍ਹ, ਪੰਜਾਬ
3. ਕਮਿਸ਼ਨਰ ਜਲੰਧਰ ਮੰਡਲ, ਜਲੰਧਰ
4. ਕਮਿਸ਼ਨਰ ਆਫ ਪੁਲਿਸ ਜਲੰਧਰ
5. ਸੀਨੀਅਰ ਪੁਲਿਸ ਕਪਤਾਨ (ਦਿਹਾਤੀ) ਜਲੰਧਰ
6. ਸਮੂਹ ਉਪ ਮੰਡਲ ਮੈਜਿਸਟਰੇਟ, ਜਿਲ੍ਹਾ ਜਲੰਧਰ
7. ਜਿਲ੍ਹਾ ਲੋਕ ਸਪਰੰਕ ਅਫਸਰ, ਜਲੰਧਰ
8. ਪੀ.ਏ. ਟੂ ਡੀ.ਐਮ., ਸਟੈਨੇ ਟੂ ਏ.ਡੀ.ਐਮ, ਸਟੈਨੇ ਟੂ ਏ.ਸੀ(ਜ), ਸਟੈਨੇ ਟੂ ਏ.ਸੀ(ਸਿ)

ਵਾ. ਜਿਲਾ ਮੈਜਿਸਟਰੇਟ,
ਜਲੰਧਰ।